

ਸਾਰਗ ਮਹਲਾ ੫ ॥

Saarang, Fifth Mehl:

ਮਾਈ ਰੀ ਕਾਟੀ ਜਮ ਕੀ ਫਾਸ ॥

O mother, the noose of Death has been cut away.

ਹਰਿ ਹਰਿ ਜਪਤ ਸਰਬ ਸੁਖ ਪਾਏ ਬੀਚੇ ਗ੍ਰੁਸਤ ਉਦਾਸ ॥੧॥ ਰਹਾਉ ॥

Chanting the Name of the Lord, Har, Har, I have found total peace. I remain unattached in the midst of my household. ||1||Pause||

ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ ॥

Granting His Grace, He has made me His Own. The thirst for the Blessed Vision of His Darshan wells up within me.

ਸੰਤਸੰਗਿ ਮਿਲਿ ਹਰਿ ਗੁਣ ਗਾਏ ਬਿਨਸੀ ਦੁਤੀਆ ਆਸ ॥੧॥

Joining the Society of the Saints, I sing the Glorious Praises of the Lord; I have given up other hopes. ||1||

ਮਹਾ ਉਦਿਆਨ ਅਟਵੀ ਤੇ ਕਾਢੇ ਮਾਰਗੁ ਸੰਤ ਕਹਿਓ ॥

The Saint has pulled me out of the utterly desolate wilderness, and shown me the path.

ਦੇਖਤ ਦਰਸੁ ਪਾਪ ਸਭਿ ਨਾਸੇ ਹਰਿ ਨਾਨਕ ਰਤਨੁ ਲਹਿਓ ॥੨॥੧੦੦॥੧੨੩॥

Gazing upon His Darshan, all sins are taken away; Nanak is blessed with the jewel of the Lord. ||2||100||123||